

ਸਿਰੀਰਾਗੁ ਮਹਲਾ ੧ ॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੋਭਾਨੁ ॥ ਸਬਦਿ ਨ ਭੀਜੈ ਸਾਕਤਾ
ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥ ੧॥ ਮਨ ਰੇ ਹਉਮੈ
ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇ ਵਿ ਤੂ ਪਾਵਹਿ ਦਰਗਹ ਮਾਨੁ ॥ ੧॥ ਰਹਾਉ ॥ ਰਾਮ ਨਾਮੁ
ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ
ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥ ੨॥ ਕੂਕਰ ਕੂੜੁ
ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੈ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ
ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥ ੩॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ
ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ
॥੪॥੧੯॥ {ਪੰਨਾ 21}

ਪਦਅਰਥ:- ਲੋਭੇ—ਲੋਭ ਵਿਚ ਹੀ। ਮਨੋ—ਮਨ। ਲੋਭਾਨੁ—{ਅੱਖਰ 'ਲ' ਦੇ ਨਾਲ ਦੋ ਲਗਾਂ ਹਨ— ੋ ਅਤੇ ੁ। ਅਸਲ ਲਫਜ਼ 'ਲੋਭਾਨੁ' ਹੈ, ਪਰ ਇਥੇ ਤੁਕ ਦੀ ਚਾਲ ਠੀਕ ਰੱਖਣ ਵਾਸਤੇ ੋ ਦੇ ਥਾਂ ੁ ਵਰਤ ਕੇ 'ਲੁਭਾਨੁ' ਪੜ੍ਹਨਾ ਹੈ}। ਸਬਦਿ—ਸ਼ਬਦ ਵਿਚ। ਨ ਭੀਜੈ—ਪਤੀਜਦਾ ਨਹੀਂ। ਸਾਕਤਾ—ਮਾਇਆ-ਵੇੜ੍ਹਿਆ। ਦੁਰਮਤਿ—ਭੈੜੀ ਮਤਿ ਦੇ ਕਾਰਨ। ਆਵਨੁ ਜਾਨੁ—ਜਨਮ ਮਰਨ ਦਾ ਗੇੜ। ਸਾਧੂ—ਗੁਰੂ। ਗੁਣੀ ਨਿਧਾਨੁ—ਗੁਣਾਂ ਦਾ ਖਜ਼ਾਨਾ, ਪਰਮਾਤਮਾ।

ਸਰਵਰੁ—ਸ੍ਰੇਸ਼ਟ ਤਾਲਾਬ। 1। ਰਹਾਉ।

ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਜਾਨੁ—ਪਛਾਣ, ਸਾਂਝ ਪਾ। ਸਭਿ—ਸਾਰੇ। ਮਿਲਿ—ਮਿਲ ਕੇ। ਗਿਆਨੁ—
ਡੂੰਘੀ ਸਾਂਝ। ਅਹਿ—ਦਿਨ। ਨਿਸਿ—ਰਾਤ। ਸਤਿਗੁਰਿ—ਸਤਿਗੁਰ ਨੇ। 2।

ਕੂਕਰ—ਕੁੱਤੇ। ਪਚੈ—ਖੁਆਰ ਹੁੰਦਾ ਹੈ। ਪਚੈ ਪਚਾਨੁ—ਹਰ ਵੇਲੇ ਖੁਆਰ ਹੀ ਹੁੰਦਾ ਰਹਿੰਦਾ ਹੈ, ਪਚਦਾ ਹੀ
ਪਚਦਾ ਹੈ। ਘਣੈ—ਬਹੁਤ। ਮਾਰਿ—ਮਾਰ ਮਾਰ ਕੇ। ਖੁਲਹਾਨੁ ਕਰੈ—ਭੋਹ ਕਰ ਦੇਂਦਾ ਹੈ। ਖੁਲਹਾਨੁ—ਖੁਲ੍ਹਣਾ,
ਗੁੱਝੀ ਮਾਰ ਮਾਰਨੀ। ਸੁਭਾਨੁ—ਸੁਬਹਾਨ, ਅਚਰਜ। 3।

ਐਥੈ—ਇਸ ਲੋਕ ਵਿਚ, ਇਸ ਜਨਮ ਵਿਚ। ਧੰਧੁ—ਜੰਜਾਲ। ਧੰਧੁ ਪਿਟਾਈਐ—ਦੁਨੀਆ ਦੇ ਜੰਜਾਲਾਂ ਵਿਚ ਹੀ
ਖਚਿਤ ਰਹਿੰਦਾ ਹੈ। ਗੁਰ ਕਰਣੀ—ਗੁਰੂ ਵਾਲੀ ਕਾਰ। ਪਰਧਾਨੁ—ਸ੍ਰੇਸ਼ਟ। ਕਰਮਿ—ਬਖਸ਼ਿਸ਼ ਦੀ ਰਾਹੀਂ। ਕਰਮਿ
ਸਚੈ—ਸਦਾ-ਥਿਰ ਪ੍ਰਭੂ ਦੀ ਮਿਹਰ ਨਾਲ। ਨੀਸਾਣੁ—ਪਰਵਾਨਾ, ਲੇਖ। 4।

ਅਰਥ:- ਹੇ (ਮੇਰੇ) ਮਨ! ਮੈਂ (ਸਿਆਣਾ) ਹਾਂ, ਮੈਂ (ਸਿਆਣਾ) ਹਾਂ—ਇਹ ਅਹੰਕਾਰ ਛੱਡ, ਤੇ ਪਰਮਾਤਮਾ ਦੇ ਰੂਪ
ਗੁਰੂ ਦੀ ਸਰਨ ਪਉ ਜੋ (ਆਤਮਾ ਨੂੰ ਪਵਿਤ੍ਰ ਕਰਨ ਵਾਲਾ) ਸਰੋਵਰ ਹੈ। (ਇਸ ਤਰ੍ਹਾਂ) ਪ੍ਰਭੂ ਦੀ ਹਜ਼ੂਰੀ ਵਿਚ
ਆਦਰ ਹਾਸਲ ਕਰੇਂਗਾ। 1। ਰਹਾਉ।

ਪਰ ਮਾਇਆ-ਵੇੜ੍ਹੇ ਮਨੁੱਖ ਦਾ ਇਹ ਮਨ ਮੂਰਖ ਹੈ ਲਾਲਚੀ ਹੈ, ਹਰ ਵੇਲੇ ਲੋਭ ਵਿਚ ਫਸਿਆ ਰਹਿੰਦਾ ਹੈ, ਗੁਰੂ ਦੇ
ਸ਼ਬਦ ਵਿਚ ਇਸ ਦੀ ਰੁਚੀ ਹੀ ਨਹੀਂ ਬਣਦੀ, ਇਸ ਭੈੜੀ ਮਤਿ ਦੇ ਕਾਰਨ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ
ਹੈ। ਜੇ ਇਸ ਨੂੰ ਗੁਰੂ ਸਤਿਗੁਰੂ ਮਿਲ ਪਏ, ਤਾਂ ਗੁਣਾਂ ਦਾ ਖਜ਼ਾਨਾ ਪ੍ਰਭੂ ਇਸ ਨੂੰ ਮਿਲ ਪੈਂਦਾ ਹੈ। 1।

ਹੇ ਮਨ! ਪਰਮਾਤਮਾ ਦਾ ਨਾਮ ਦਿਨ ਰਾਤ ਜਪਿਆ ਕਰ। ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਧਨ ਦੀ ਕਦਰ ਸਮਝ।
ਸਾਧ ਸੰਗਤਿ ਵਿਚ ਮਿਲ ਕੇ ਹਰੀ ਨਾਮ ਨਾਲ ਸਾਂਝ ਪਾ, ਸਾਰੇ ਆਤਮਕ ਆਨੰਦ ਪ੍ਰਾਪਤ ਹੋ ਜਾਣਗੇ। (ਪਰ ਜਿਸ
ਨੂੰ) ਸਤਿਗੁਰੂ ਨੇ ਨਾਮ ਦੀ ਦਾਤਿ ਬਖਸ਼ੀ, ਉਸ ਨੇ ਸਦਾ ਦਿਨ ਰਾਤ ਹਰੀ ਪ੍ਰਭੂ ਦਾ ਸਿਮਰਨ ਕੀਤਾ ਹੈ। 2।

ਜੇਹੜਾ ਮਨੁੱਖ ਆਪਣੇ (ਲੋਭੀ) ਮਨ ਦੇ ਪਿੱਛੇ ਤੁਰਦਾ ਹੈ ਉਹ ਕੁੱਤਿਆਂ ਵਾਂਗ (ਬੁਰਕੀ ਬੁਰਕੀ ਵਾਸਤੇ ਦਰ ਦਰ ਤੇ ਖੁਆਰ ਹੁੰਦਾ) ਹੈ, ਉਹ ਸਦਾ ਮਾਇਆ ਵਾਲੀ ਦੌੜ-ਭੱਜ ਹੀ ਕਰਦਾ ਹੈ (ਇਥੋਂ ਤਕ ਨਿਘਰਦਾ ਹੈ ਕਿ) ਗੁਰੂ ਦੀ ਨਿੰਦਿਆ ਵਿਚ ਹਰ ਵੇਲੇ ਖੁਆਰ ਹੁੰਦਾ ਹੈ। ਮਾਇਆ ਵਾਲੀ ਭਟਕਣਾ ਵਿਚ ਕੁਰਾਹੇ ਪੈਂਦਾ ਹੈ, ਬਹੁਤ ਦੁੱਖ ਪਾਂਦਾ ਹੈ, (ਆਖਰ) ਜਮਰਾਜ ਉਸ ਨੂੰ ਗੁੱਝੀ ਮਾਰ ਮਾਰ ਕੇ ਭੋਹ ਕਰ ਦੇਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕਦੇ ਸੁਖ ਨਹੀਂ ਪਾਂਦਾ, ਪਰ ਗੁਰੂ ਦੀ ਸਰਨ ਪਿਆਂ ਅਸਚਰਜ ਆਤਮਕ ਆਨੰਦ ਮਿਲਦਾ ਹੈ।

(ਲੋਭੀ ਮਨੁੱਖ) ਇਸ ਲੋਕ ਵਿਚ ਦੁਨੀਆ ਦੇ ਜੰਜਾਲਾਂ ਵਿਚ ਖਚਿਤ ਰਹਿੰਦਾ ਹੈ, (ਪਰ ਪ੍ਰਭੂ ਦੀ ਹਜ਼ੂਰੀ ਵਿਚ) ਸਿਮਰਨ ਦਾ ਲੇਖਾ ਕਬੂਲ ਹੁੰਦਾ ਹੈ। ਗੁਰੂ ਅਸਲ ਮਿਤ੍ਰ ਪਰਮਾਤਮਾ ਦਾ ਸਿਮਰਨ ਕਰਦਾ ਹੈ (ਤੇ ਹੋਰਨਾਂ ਨੂੰ ਭੀ ਇਹੀ ਪ੍ਰੇਰਨਾ ਕਰਦਾ ਹੈ), ਗੁਰੂ ਵਾਲੀ ਇਹ ਕਾਰ (ਦਰਗਾਹ ਵਿਚ) ਮੰਨੀ ਜਾਂਦੀ ਹੈ।

ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਮਿਹਰ ਨਾਲ (ਜਿਸ ਮਨੁੱਖ ਦੇ ਮੱਥੇ ਉੱਤੇ) ਲੇਖ ਉੱਘੜਦਾ ਹੈ ਉਸ ਨੂੰ ਕਦੇ ਪ੍ਰਭੂ ਦਾ ਨਾਮ ਭੁੱਲਦਾ ਨਹੀਂ।4।19।